

ਗਉੜੀ ਮਹਲਾ ੫ ॥

Gauree, Fifth Mehl:

ਤਾ ਕਾ ਦਰਸੁ ਪਾਈਐ ਵਡਭਾਗੀ ॥

By great good fortune, the Blessed Vision of His Darshan is obtained,

ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥

by those who are lovingly absorbed in the Lord's Name. ||1||

ਜਾ ਕੈ ਹਰਿ ਵਸਿਆ ਮਨ ਮਾਹੀ ॥

Those whose minds are filled with the Lord,

ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥

do not suffer pain, even in dreams. ||1||Pause||

ਸਰਬ ਨਿਧਾਨ ਰਾਖੇ ਜਨ ਮਾਹਿ ॥

All treasures have been placed within the minds of His humble servants.

ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥

In their company, sinful mistakes and sorrows are taken away. ||2||

ਜਨ ਕੀ ਮਹਿਮਾ ਕਥੀ ਨ ਜਾਇ ॥

The Glories of the Lord's humble servants cannot be described.

ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥

The servants of the Supreme Lord God remain absorbed in Him. ||3||

ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥

Grant Your Grace, God, and hear my prayer:

ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥

please bless Nanak with the dust of the feet of Your slave. ||4||67||136||